

ਗੋਂਡ ਮਹਲਾ ੫ ॥

Gond, Fifth Mehl:

ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥

Chant Guru, Guru, Guru, O my mind.

ਗੁਰੂ ਬਿਨਾ ਮੈ ਨਾਹੀ ਹੋਰ ॥

I have no other than the Guru.

ਗੁਰ ਕੀ ਟੇਕ ਰਹਰੁ ਦਿਨੁ ਰਾਤਿ ॥

I lean upon the Support of the Guru, day and night.

ਜਾ ਕੀ ਕੇਇ ਨ ਮੇਟੈ ਦਾਤਿ ॥੧॥

No one can decrease His bounty. ||1||

ਗੁਰੁ ਪਰਮੇਸਰੁ ਏਕੇ ਜਾਣੁ ॥

Know that the Guru and the Transcendent Lord are One.

ਜੇ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥

Whatever pleases Him is acceptable and approved. ||1||Pause||

ਗੁਰ ਚਰਣੀ ਜਾ ਕਾ ਮਨੁ ਲਾਗੈ ॥

One whose mind is attached to the Guru's feet

ਦੁਖੁ ਦਰਦੁ ਭ੍ਰਮੁ ਤਾ ਕਾ ਭਾਗੈ ॥

- his pains, sufferings and doubts run away.

ਗੁਰ ਕੀ ਸੇਵਾ ਪਾਏ ਮਾਨੁ ॥

Serving the Guru, honor is obtained.

ਗੁਰ ਉਪਰਿ ਸਦਾ ਕੁਰਬਾਨੁ ॥੨॥

I am forever a sacrifice to the Guru. ||2||

ਗੁਰ ਕਾ ਦਰਸਨੁ ਦੇਖਿ ਨਿਹਾਲ ॥

Gazing upon the Blessed Vision of the Guru's Darshan, I am exalted.

ਗੁਰ ਕੇ ਸੇਵਕ ਕੀ ਪੂਰਨ ਘਾਲ ॥

The work of the Guru's servant is perfect.

ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥

Pain does not afflict the Guru's servant.

ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥

The Guru's servant is famous in the ten directions. ||3||

ਗੁਰ ਕੀ ਮਹਿਮਾ ਕਥਨੁ ਨ ਜਾਇ ॥

The Guru's glory cannot be described.

ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥

The Guru remains absorbed in the Supreme Lord God.

ਕਹੁ ਨਾਨਕ ਜਾ ਕੇ ਪੂਰੇ ਭਾਗ ॥

Says Nanak, one who is blessed with perfect destiny

ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥

- his mind is attached to the Guru's feet. ||4||6||8||